



COVID-19 ਦੀ ਪ੍ਰਤੀਕਿਰਿਆ ਵਿੱਚ ਬ੍ਰੈਮਪਟਨ ਟ੍ਰਾਂਜ਼ਿਟ ਸੇਵਾ ਵਿੱਚ ਤਬਦੀਲੀਆਂ

ਬ੍ਰੈਮਪਟਨ, ਓਨਟੈਰੀਓ (19 ਮਾਰਚ, 2020) – COVID-19 (ਸੀ.ਓ.ਵੀ.ਆਈ.ਡੀ.-19) ਦੀ ਪ੍ਰਤੀਕਿਰਿਆ ਵਿੱਚ ਅਤੇ ਇਹ ਯਕੀਨੀ ਬਣਾਉਣ ਲਈ ਕਿ ਬ੍ਰੈਮਪਟਨ ਟ੍ਰਾਂਜ਼ਿਟ (Brampton Transit), ਆਪਣੇ ਭਾਈਚਾਰੇ ਨੂੰ ਸੁਰੱਖਿਅਤ ਰੂਪ ਨਾਲ ਸੇਵਾ ਦੇ ਰਿਹਾ ਹੈ, 23 ਮਾਰਚ ਤੋਂ ਸ਼ੁਰੂ ਕਰਦੇ ਹੋਏ, ਬੱਸ ਸੇਵਾ ਇਸ ਤਰ੍ਹਾਂ ਘਟਾਈ ਜਾਵੇਗੀ:

ਸੋਮਵਾਰ ਤੋਂ ਸ਼ੁੱਕਰਵਾਰ: ਸ਼ਨੀਵਾਰ ਵਾਲੀ ਵਧਾਈ ਹੋਈ ਸੇਵਾ – ਇਸ ਵਿੱਚ ਕੁਝ ਰੂਟਾਂ ਤੇ ਵਾਧੂ ਸੇਵਾ ਅਤੇ ਚੋਣਵੇਂ ਰੂਟਾਂ ਤੇ ਸਵੇਰੇ ਜਲਦੀ ਦੀਆਂ ਟ੍ਰਿੱਪਾਂ ਸ਼ਾਮਲ ਹਨ

ਸ਼ਨੀਵਾਰ: ਸ਼ਨੀਵਾਰ ਵਾਲੀ ਨਿਯਮਿਤ ਸੇਵਾ

ਐਤਵਾਰ: ਐਤਵਾਰ ਵਾਲੀ ਨਿਯਮਿਤ ਸੇਵਾ

ਸ਼ਨੀਵਾਰ ਵਾਲੀ ਵਧਾਈ ਹੋਈ ਸੇਵਾ ਬਾਰੇ ਵੇਰਵੇ, ਸ਼ੁੱਕਰਵਾਰ, 20 ਮਾਰਚ ਨੂੰ ਸ਼ਾਮ 4:30 ਵਜੇ bramptontransit.com ਤੇ ਪੇਸਟ ਕੀਤੇ ਜਾਣਗੇ।

ਬ੍ਰੈਮਪਟਨ ਟ੍ਰਾਂਜ਼ਿਟ ਦੇ ਟਰਮੀਨਲ ਅਤੇ ਅਤੇ ਇਸਦਾ ਸੰਪਰਕ ਕੇਂਦਰ, ਸੰਚਾਲਨ ਦੇ ਨਿਯਮਿਤ ਘੰਟੇ ਕਾਇਮ ਰੱਖਣਗੇ। ਸੰਚਾਲਨ ਦੇ ਘੰਟਿਆਂ ਵਿੱਚ ਕਿਸੇ ਵੀ ਤਬਦੀਲੀ ਬਾਰੇ bramptontransit.com ਤੇ ਦੱਸਿਆ ਜਾਵੇਗਾ।

ਬ੍ਰੈਮਪਟਨ ਟ੍ਰਾਂਜ਼ਿਟ ਇੱਕ ਮਹੱਤਵਪੂਰਣ ਸੇਵਾ ਹੈ ਅਤੇ ਇਹ ਭਾਈਚਾਰੇ ਨੂੰ ਸਹਿਯੋਗ ਕਰਨ ਲਈ ਵਚਨਬੱਧ ਹੈ। ਸਵਾਰੀਆਂ ਦੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ।

ਭਾਈਚਾਰੇ ਵਿੱਚ COVID-19 ਦੇ ਸੰਚਾਰਨ ਨੂੰ ਘੱਟ ਕਰਨ ਲਈ, ਬ੍ਰੈਮਪਟਨ ਟ੍ਰਾਂਜ਼ਿਟ ਇਹ ਲਾਗੂ ਕਰੇਗੀ:

- ਸਮਾਜਿਕ ਦੂਰੀ ਜਿਹੇ ਉਪਾਵਾਂ ਦਾ ਸਮਰਥਨ ਕਰਨ ਲਈ ਬੱਸਾਂ ਵਿੱਚ ਅੱਧੀਆਂ ਸੀਟਾਂ ਤੇ ਹੀ ਸਵਾਰੀਆਂ ਲਈਆਂ ਜਾਣਗੀਆਂ। ਇਸਦਾ ਮਤਲਬ ਹੈ ਕਿ ਜਦੋਂ ਬੱਸਾਂ ਦੀਆਂ ਅੱਧੀਆਂ ਸੀਟਾਂ ਭਰ ਜਾਣਗੀਆਂ, ਤਾਂ ਬੱਸ ਸਟੋਪ ਤੋਂ ਅੱਗੇ ਚਲੀ ਜਾਵੇਗੀ। ਇਸ ਨਾਲ ਕੁਝ ਸਵਾਰੀਆਂ ਬੱਸ ਵਿੱਚ ਚੜ੍ਹਨੋਂ ਰਹਿ ਸਕਦੀਆਂ ਹਨ। ਬਾਕੀ ਸਵਾਰੀਆਂ ਨੂੰ ਲੈਣ ਲਈ ਹੋਰ ਬੱਸਾਂ ਲਗਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ।
- ਵੱਧ ਰੁੱਝੇ ਹੋਏ ਰੂਟਾਂ ਤੇ, ਆਰਟੀਕੁਲੇਟਿਡ (ਵੱਖਰੇ ਹਿੱਸਿਆਂ ਵਾਲੀਆਂ) ਬੱਸਾਂ ਦੀ ਵਰਤੋਂ ਕੀਤੀ ਜਾਵੇਗੀ, ਤਾਂ ਜੋ ਯਾਤਰੀਆਂ ਦੇ ਵਿੱਚ ਸਮਾਜਿਕ ਦੂਰੀ ਨੂੰ ਕਾਇਮ ਰੱਖਣ ਲਈ ਸਹਾਇਤਾ ਕੀਤੀ ਜਾਵੇ। ਇਸਦਾ ਮਤਲਬ ਹੈ ਕਿ ਨਿਯਮਿਤ ਰੂਟਾਂ ਤੇ, ਜ਼ੂਮ (Züm) ਆਰਟੀਕੁਲੇਟਿਡ ਬੱਸਾਂ ਦੇਖੀਆਂ ਜਾ ਸਕਦੀਆਂ ਹਨ। ਕਿਰਪਾ ਕਰਕੇ ਬੱਸਾਂ ਤੇ ਦਿੱਤੇ ਟਿਕਾਣੇ ਸਬੰਧੀ ਸੰਕੇਤਾਂ ਤੇ ਪੂਰਾ ਧਿਆਨ ਦਿਓ।
- ਬੱਸ ਵਿੱਚ ਕਰਮਚਾਰੀਆਂ ਸਮੇਤ, ਹਰ ਕਿਸੇ ਵਿਚਕਾਰ ਉਚਿਤ ਦੂਰੀ ਨੂੰ ਯਕੀਨੀ ਬਣਾਉਣ ਲਈ, ਸੀਟਾਂ ਨੂੰ ਪੀਲੀ ਟੇਪ ਨਾਲ ਬਲੋਕ ਕੀਤਾ ਜਾਵੇਗਾ। ਸਵਾਰੀਆਂ ਨੂੰ ਇਹਨਾਂ ਸੀਟਾਂ ਤੇ ਨਾ ਬੈਠਣ ਦੀ ਬੇਨਤੀ ਕੀਤੀ ਜਾਂਦੀ ਹੈ।

ਵੱਧ ਵਾਰ ਸਵਾਈ ਅਤੇ ਰੋਗਾਣੂ ਮੁਕਤ ਕਰਨ ਦੀ ਸਮਾਂ ਸਾਰਨੀ ਪਹਿਲਾਂ ਵਾਂਗ ਹੀ ਪ੍ਰਭਾਵੀ ਰਹੇਗੀ। ਹਰ 48 ਘੰਟਿਆਂ ਵਿੱਚ ਸਾਰੀਆਂ ਠੋਸ ਸਤ੍ਹਾਵਾਂ, ਓਪਰੇਟਰ ਕੰਪਾਰਟਮੈਂਟਸ ਅਤੇ ਸੀਟਾਂ ਨੂੰ ਰੋਗਾਣੂ ਮੁਕਤ ਕਰਨਾ, ਬ੍ਰੈਮਪਟਨ ਟ੍ਰਾਂਜ਼ਿਟ ਦਾ ਠੀਕ ਹੈ। ਜਿਹਨਾਂ ਫੈਸਿਲਿਟੀਜ਼ ਅਤੇ ਟਰਮੀਨਲਾਂ ਦੀਆਂ ਠੋਸ ਸਤ੍ਹਾਵਾਂ ਹਨ, ਉਹਨਾਂ ਨੂੰ ਰੋਜ਼ਾਨਾ ਪੂੰਝਿਆ ਜਾਵੇਗਾ ਅਤੇ ਰੋਗਾਣੂ ਮੁਕਤ ਕੀਤਾ ਜਾਵੇਗਾ। ਸਵਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਫ਼ਰ ਕਰਦੇ ਸਮੇਂ ਹੈਂਡ ਸੈਨੀਟਾਈਜ਼ਰ, ਵਾਈਪਸ ਜਿਹੇ ਆਪਣੇ ਖੁਦ ਦੇ ਰੋਗਾਣੂ-ਨਾਸ਼ਕ ਪਦਾਰਥ ਆਪਣੇ ਨਾਲ ਰੱਖਣ ਅਤੇ ਵਾਰ-ਵਾਰ ਆਪਣੇ ਹੱਥ ਧੋਣ।



ਸਿਟੀ ਆਫ ਬ੍ਰੈਂਪਟਨ, ਜੋਖਮਾਂ ਦਾ ਲਗਾਤਾਰ ਨਿਰੀਖਣ ਕਰਨ ਲਈ ਪੀਲ ਪਬਲਿਕ ਹੈਲਥ (Peel Public Health) ਅਤੇ ਬ੍ਰੈਂਪਟਨ ਐਮਰਜੈਂਸੀ ਮੇਜਰਸ ਆਫਿਸ (Brampton Emergency Measures Office) ਵਿਖੇ ਆਪਣੇ ਭਾਈਵਾਲਾਂ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ। ਨਿਯਮਿਤ ਅੱਪਡੇਟਾਂ ਲਈ www.brampton.ca/covid19 ਤੇ ਜਾਓ ਅਤੇ ਸੇਵਾ ਅੱਪਡੇਟਾਂ ਲਈ bramptontransit.com ਤੇ ਜਾਓ ਜਾਂ Twitter ਤੇ @bramptontransit ਨੂੰ ਫਾਲੋ ਕਰੋ।

-30-

ਕੈਨੇਡਾ ਵਿੱਚ ਸਭ ਤੋਂ ਵੱਧ ਤੇਜ਼ੀ ਨਾਲ ਵਧਣ ਵਾਲੇ ਸ਼ਹਿਰਾਂ ਵਿੱਚੋਂ ਇੱਕ ਦੇ ਤੌਰ ਤੇ, ਬ੍ਰੈਂਪਟਨ 650,000 ਲੋਕਾਂ ਅਤੇ 70,000 ਕਾਰੋਬਾਰੀਆਂ ਦਾ ਘਰ ਹੈ। ਅਸੀਂ ਜੋ ਵੀ ਕਰਦੇ ਹਾਂ, ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕਰਦੇ ਹਾਂ। ਅਸੀਂ ਸਾਡੇ ਵੱਨ-ਸੁਵੰਨੇ ਭਾਈਚਾਰਿਆਂ ਤੋਂ ਸਰਗਰਮ ਹੁੰਦੇ ਹਾਂ, ਅਸੀਂ ਨਿਵੇਸ਼ ਨੂੰ ਆਕਰਸ਼ਿਤ ਕਰਦੇ ਹਾਂ ਅਤੇ ਅਸੀਂ ਤਕਨੀਕ ਅਤੇ ਵਾਤਾਵਰਣ ਸਬੰਧੀ ਨਵੀਨਤਾ ਨੂੰ ਅੱਗੇ ਵਧਾਉਣ ਦੇ ਸਫ਼ਰ ਤੇ ਹਾਂ। ਅਸੀਂ ਇੱਕ ਅਜਿਹਾ ਸਿਹਤਮੰਦ ਸ਼ਹਿਰ ਬਣਾਉਣ ਵਿੱਚ ਉੱਨਤੀ ਲਈ ਭਾਈਵਾਲੀ ਕਰਦੇ ਹਾਂ, ਜੋ ਸੁਰੱਖਿਅਤ, ਸਥਿਰ ਅਤੇ ਸਫਲ ਹੋਵੇ। ਸਾਡੇ ਨਾਲ [Twitter](#), [Facebook](#), ਅਤੇ [Instagram](#) ਤੇ ਜੁੜੋ। www.brampton.ca ਤੇ ਹੋਰ ਜਾਣੋ।

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟੇਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | Monika.Duggal@brampton.ca